

ਗਉੜੀ ਮਹਲਾ ੫ ॥ ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਬ੍ਰਹਮ ਨਿ ਰਜੋਗ ॥੧॥ ਓਹ ਬੇਲਾ
ਕਉ ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥ ਸਫਲ ਮੂਰਤੁ ਸਫਲ ਓਹ
ਘਰੀ ॥ ਜਿਤੁ ਰਸਨਾ ਉਚਰੈ ਹਰਿ ਹਰੀ ॥ ੨ ॥ ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ
ਪੁਨੀਤ ਚਲਹਿ ਹਰਿ ਮਾਰਗਿ ॥ ੩ ॥ ਕਹੁ ਨਾਨਕ ਭਲਾ ਮੇਰਾ ਕਰਮ ॥ ਜਿਤੁ ਭੇਟੇ ਸਾਧੂ ਕੇ ਚਰਨ
॥੪॥੬੦॥੧੨੯॥ {ਪੰਨਾ 191}

ਪਦਅਰਥ:- ਦਿਨਸ—ਦਿਹਾੜੇ। ਸੰਜੋਗ—ਮਿਲਾਪ ਦੇ ਅਵਸਰ। ਜਿਤੁ—ਜਿਸ ਦੀ ਰਾਹੀਂ। ਭੇਟੇ—ਮਿਲੇ।
ਨਿਰਜੋਗ—ਨਿਰਲੇਪ।1।

ਕਉ—ਨੂੰ, ਤੋਂ। ਬਲਿ ਜਾਉ—ਮੈਂ ਸਦਕੇ ਜਾਂਦਾ ਹਾਂ।1। ਰਹਾਉ।

ਮੂਰਤੁ—ਮੁਹੂਰਤ, ਦੇ ਘੜੀ ਜਿਤਨਾ ਸਮਾ {ਲਫਜ਼ ‘ਮੂਰਤਿ’ ਅਤੇ ‘ਮੂਰਤੁ’ ਵਿਚ ਫਰਕ ਚੇਤੇ ਰੱਖਣ-ਜੋਗ ਹੈ}।
ਰਸਨਾ—ਜੀਭ।2।

ਪੁਨੀਤ—ਪਵਿੱਤਰ। ਮਾਰਗਿ—ਰਸਤੇ ਉਤੇ।3।

ਕਰਮ—ਭਾਗ, ਕਿਸਮਤਿ। ਜਿਤੁ—ਜਿਸ ਦੀ ਬਰਕਤਿ ਨਾਲ।4।

ਅਰਥ:- (ਹੇ ਭਾਈ!) ਮੈਂ ਉਸ ਵੇਲੇ ਤੋਂ ਕੁਰਬਾਨ ਜਾਂਦਾ ਹਾਂ ਜਿਸ ਵੇਲੇ ਮੇਰਾ ਮਨ ਪਰਮਾਤਮਾ ਦਾ ਨਾਮ ਜਪਦਾ
ਹੈ।1। ਰਹਾਉ।

(ਹੇ ਭਾਈ!) ਉਹ ਦਿਨ ਸੁਹਾਵਣੇ ਹੁੰਦੇ ਹਨ ਉਹ ਮਿਲਾਪ ਦੇ ਅਵਸਰ ਸੁਖਦਾਈ ਹੁੰਦੇ ਹਨ ਜਦੋਂ (ਮਾਇਆ ਤੋਂ)
ਨਿਰਲੇਪ ਪ੍ਰਭੂ ਜੀ ਮਿਲ ਪੈਂਦੇ ਹਨ।1।

(ਹੇ ਭਾਈ!) ਮਨੁੱਖ ਵਾਸਤੇ ਉਹ ਮੁਹੂਰਤ ਭਾਗਾਂ ਵਾਲਾ ਹੁੰਦਾ ਹੈ ਉਹ ਘੜੀ ਸੁਲੱਖਣੀ ਹੁੰਦੀ ਹੈ ਜਦੋਂ ਉਸ ਦੀ ਜੀਭ
ਪਰਮਾਤਮਾ ਦਾ ਨਾਮ ਉਚਾਰਦੀ ਹੈ।2।

(ਹੇ ਭਾਈ!) ਉਹ ਮੱਥਾ ਭਾਗਾਂ ਵਾਲਾ ਹੈ ਜੇਹੜਾ ਗੁਰੂ-ਸੰਤ ਦੇ ਚਰਨਾਂ ਉਤੇ ਨਿਊਂਦਾ ਹੈ। ਉਹ ਪੈਰ ਪਵਿੱਤ੍ਰ ਹੋ ਜਾਂਦੇ
ਹਨ ਜੇਹੜੇ ਪਰਮਾਤਮਾ (ਦੇ ਮਿਲਾਪ) ਦੇ ਰਸਤੇ ਉਤੇ ਤੁਰਦੇ ਹਨ।3।

ਹੇ ਨਾਨਕ! ਆਖ—ਮੇਰੇ ਵੱਡੇ ਭਾਗ (ਜਾਗ ਪੈਂਦੇ ਹਨ) ਜਦੋਂ ਮੈਂ ਗੁਰੂ ਦੇ ਚਰਨ ਪਰਸਦਾ ਹਾਂ।4। 60।128।